



**THE PUNJAB STATE BOARD OF TECHNICAL
EDUCATION AND INDUSTRIAL TRAINING**

PLOT NO. 1-A, SEC. 36-A, CHANDIGARH PH. : 615385, 622584-85 FAX : 660734

ਨੰ:-ਪੀ.ਐਸ.ਬੀ./ਆਈ.ਟੀ./16/2215 ਅਤਿ ਜਰੂਰੀ

ਮਿਤੀ: 25-7-16

ਸੇਵਾ ਵਿਖੇ

ਪ੍ਰਿੰਸੀਪਲ/ਮੁੱਖ ਅਧਿਆਪਕ,

ਸਮੂਹ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ,

ਆਰਟ ਐਂਡ ਕਰਾਫਟ/ਟੀਚਰ ਟ੍ਰੇਨਿੰਗ ਸੰਸਥਾਵਾਂ,

ਪੰਜਾਬ ਰਾਜ ਅਧੀਨ।

ਵਿਸ਼ਾ: ਪ੍ਰੀਖਿਆ ਜੁਲਾਈ-ਅਗਸਤ 2016 ਲਈ ਸਿਖਿਆਰਥੀਆਂ/ਸਟਾਫ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਸੰਸਥਾ ਪੱਧਰ ਤੇ ਇਕ ਦਿਨ ਦਾ ਸੈਮੀਨਾਰ ਲਗਾਉਣ ਸਬੰਧੀ।

ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਦਸਿਆ ਜਾਂਦਾ ਹੈ ਕਿ ਪਿਛਲੀ ਪ੍ਰੀਖਿਆਵਾਂ ਦੌਰਾਨ ਇਸ ਦਫਤਰ ਵਲੋਂ ਸਮੇਂ ਸਮੇਂ ਤੇ ਪ੍ਰੀਖਿਆਵਾਂ ਕੰਡਕਟ ਕਰਵਾਉਣ ਲਈ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਤੋਂ ਇਲਾਵਾ ਬੋਰਡ ਦਫਤਰ ਦੁਆਰਾ ਨੋਡਲ ਸੈਂਟਰਾਂ ਲਈ ਇਸ ਸਬੰਧੀ ਟ੍ਰੇਨਿੰਗ ਦੇਣ ਲਈ ਇੱਕ ਰੋਜਾ ਜਾਗਰਕਤਾ ਪ੍ਰੋਗਰਾਮ ਵੀ ਅਯੋਜਿਤ ਕੀਤਾ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨੋਡਲ ਸੈਂਟਰਾਂ ਦੇ ਇੰਚਾਰਜਾਂ ਵਲੋਂ ਆਪਣੇ ਪੱਧਰ ਤੇ ਉਹਨਾਂ ਦੇ ਜਿਲ੍ਹੇ ਵਿੱਚ ਪੈਂਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਵੀ ਕਰਵਾਇਆ ਜਾਵੇ। ਇਸਦੇ ਬਾਵਜੂਦ ਵੀ ਬੋਰਡ ਦਫਤਰ ਦੇ ਧਿਆਨ ਵਿੱਚ ਇਹ ਆਇਆ ਹੈ ਕਿ ਪ੍ਰੀਖਿਆ ਕੇਂਦਰਾਂ ਦੁਆਰਾ ਪ੍ਰੀਖਿਆ ਕੰਡਕਟ ਕਰਵਾਉਣ ਦੇ ਵਿੱਚ ਕਾਫੀ ਅਣਗਹਿਲੀ ਵਰਤੀ ਜਾਂਦੀ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਦੇ ਸਹੀ ਰਿਜਲਟ ਘੋਸ਼ਿਤ ਹੋਣ ਵਿੱਚ ਕਾਫੀ ਮੁਸ਼ਕਲਾਂ ਪੇਸ਼ ਆਈਆਂ ਹਨ ਅਤੇ ਸਿਖਿਆਰਥੀਆਂ ਦਾ ਕਾਫੀ ਨੁਕਸਾਨ ਹੋਇਆ ਹੈ।

ਉਪਰੋਕਤ ਦੇ ਸਨਮੁੱਖ ਵਿਦਿਆਰਥੀਆਂ ਦੇ ਹਿਤ ਨੂੰ ਮੁੱਖ ਰਖਦੇ ਹੋਏ ਪ੍ਰੀਖਿਆ ਜੁਲਾਈ 2016 ਲਈ ਹੇਠ ਦਰਸਾਏ ਅਨੁਸਾਰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ:-

1. ਸਮੂਹ ਸੰਸਥਾਵਾਂ ਵਿਦਿਆਰਥੀਆਂ ਦੇ ਹਿਤ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਪ੍ਰੀਖਿਆ ਸਬੰਧੀ ਬੋਰਡ ਦਫਤਰ ਅਤੇ ਡੀ. ਜੀ. ਟੀ. ਨਵੀਂ ਦਿੱਲੀ ਦੁਆਰਾ ਸਮੇਂ ਸਮੇਂ ਤੇ ਭੇਜੀਆਂ ਗਈਆਂ ਹਦਾਇਤਾਂ ਨੂੰ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਇੰਨਬਿਨ ਪਾਲਣਾ ਲਈ ਧਿਆਨ ਵਿੱਚ ਲਿਆਉਣ ਹਿਤ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਇਸ ਨੂੰ wide publicity ਦਿੱਤੀ ਜਾਵੇ ਅਤੇ ਇਹਨਾਂ ਹਦਾਇਤਾਂ ਨੂੰ ਸੰਸਥਾ ਦੇ ਨੋਟਿਸ ਬੋਰਡ ਤੇ ਵੀ ਲਗਾਇਆ ਜਾਵੇ।

2. ਉਪਰੋਕਤ ਤੋਂ ਇਲਾਵਾ ਸੰਸਥਾਵਾਂ ਦੇ ਪ੍ਰਿੰਸੀਪਲ/ਮੁੱਖੀ ਇਹ ਯਕੀਨੀ ਬਣਾਉਣਗੇ ਕਿ ਥਿਊਰੀ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਖਿਆ ਸਬੰਧੀ ਜ਼ਰੂਰੀ ਹਦਾਇਤਾਂ ਇਨਵੀਜੀਲੇਸ਼ਨ ਸਟਾਫ਼/ਟੀਚਰਾਂ ਅਤੇ ਵਿਦਿਆਰਥੀਆਂ (ਓ.ਐਮ.ਆਰ. ਸ਼ੀਟਾਂ ਭਰਨ ਸਬੰਧੀ) ਨੂੰ ਦੇਣ ਲਈ ਆਪਣੀ ਸੰਸਥਾ ਵਿਖੇ ਇੱਕ ਦਿਨ ਦਾ ਸੈਮੀਨਾਰ ਅਯੋਜਿਤ ਕਰਨਗੇ। ਇਸ ਸਬੰਧ ਵਿੱਚ ਟੀਚਰਾਂ ਵਲੋਂ ਸਮੂਹ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਬੋਰਡ ਦਫਤਰ ਵਲੋਂ ਜਾਰੀ ਅਤੇ ਡੀ.ਜੀ.ਟੀ. ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਪੜ੍ਹਕੇ ਸੁਨਾਈਆਂ ਜਾਣ ਅਤੇ ਸਮਝਾਈਆਂ ਵੀ ਜਾਣ ਤਾਂ ਜੋ ਵਿਦਿਆਰਥੀਆਂ ਦੁਆਰਾ ਪਿਛਲੀ ਪ੍ਰੀਖਿਆ ਦੌਰਾਨ ਓ.ਐਮ.ਆਰ. ਸ਼ੀਟ ਭਰਨ ਸਮੇਂ ਕੀਤੀਆਂ ਗਈਆਂ ਅਣਗਹਿਲੀਆਂ/ਗਲਤੀਆਂ ਨੂੰ ਦੁਹਰਾਇਆ ਨਾ ਜਾਵੇ। ਓ.ਐਮ.ਆਰ. ਸ਼ੀਟਾਂ ਦੀ ਫੋਟੋਕਾਪੀ ਲੈ ਕੇ ਇਸ ਤੇ ਸਿਖਿਆਰਥੀਆਂ ਦੀ ਪ੍ਰੈਕਟਿਸ ਕਰਵਾਈ ਜਾਵੇ।
2. ਐਸ.ਸੀ.ਵੀ.ਟੀ. ਅਤੇ ਐਨ.ਸੀ.ਵੀ.ਟੀ. ਸਕੀਮ ਅਧੀਨ ਪ੍ਰੀਖਿਆਵਾਂ ਲਈ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਓ.ਐਮ.ਆਰ. ਸ਼ੀਟਾਂ ਵੱਖਰੀਆਂ ਵੱਖਰੀਆਂ ਹੋਣਗੀਆਂ ਅਤੇ ਕੋਈ ਵੀ ਸਕੀਮ ਨਾਲ ਸਬੰਧਤ ਓ.ਐਮ.ਆਰ. ਸ਼ੀਟ ਦੂਸਰੀ ਸਕੀਮ ਦੀ ਪ੍ਰੀਖਿਆ ਲਈ ਇਸਤੇਮਾਲ ਨਹੀਂ ਕੀਤੀ ਜਾਵੇਗੀ।
3. ਕਰਾਫਟਸਮੈਨ ਸਕੀਮ ਅਧੀਨ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਓ.ਐਮ.ਆਰ. ਸ਼ੀਟਾਂ ਲਈ ਡੀ.ਜੀ.ਟੀ., ਨਵੀਂ ਦਿੱਲੀ ਦੁਆਰਾ ਜਾਰੀ ਕੀਤੀਆਂ ਗਈਆਂ ਵਿਸਥਾਰ ਪੁਰਵਕ ਹਦਾਇਤਾਂ/ਗਾਈਡ ਲਾਈਨਾਂ ਸਮੂਹ ਪ੍ਰੀਖਿਆ ਕੇਂਦਰਾਂ ਦੁਆਰਾ ਆਪਣੀ ਸੰਸਥਾ ਦੀ ਈ.ਮੇਲ, ਬੋਰਡ ਦੀ ਵੈਬ ਸਾਇਟ ਅਤੇ ਡੀ.ਜੀ.ਟੀ. ਨਵੀਂ ਦਿੱਲੀ ਦੀ ਵੈਬਸਾਇਟ ਤੇ ਇੰਬਿਨ ਪਾਲਣਾ ਹਿੱਤ ਦੇਖੀਆਂ ਜਾ ਸਕਦੀਆਂ ਹਨ।
4. ਪ੍ਰੀਖਿਆ ਕੇਂਦਰ ਦੇ invigilator ਸਿਖਿਆਰਥੀਆਂ ਦੀਆਂ ਓ.ਐਮ.ਆਰ. ਸ਼ੀਟਾਂ ਤੇ ਹਸਤਾਖਰ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਗੇ ਕਿ ਸਿਖਿਆਰਥੀਆਂ ਨੇ ਓ.ਐਮ.ਆਰ. ਸ਼ੀਟਾਂ ਤੇ ਰੋਲ ਨੰਬਰ, ਟਰੇਡ ਕੋਡ, ਸਮੈਸਟਰ, ਪੇਪਰ, ਸੈਸ਼ਨ ਅਤੇ ਮਿਤੀ ਆਦਿ ਡੀਟੇਲਾਂ ਸਹੀ ਭਰੀਆਂ ਹੋਣ ਅਤੇ ਉਸੇ ਅਨੁਸਾਰ ਹੀ ਸਹੀ ਕਾਲਮ ਕਾਲੇ ਕੀਤੇ ਹੋਣ। ਓ.ਐਮ.ਆਰ. ਸ਼ੀਟਾਂ ਦੀ ਪੈਕਿੰਗ ਕਰਨ ਤੋਂ ਪਹਿਲਾਂ ਪ੍ਰੀਖਿਆ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨਿੱਜੀ ਤੌਰ ਤੇ ਵੀ ਇਹ randomly ਚੈਕ ਕਰਨਗੇ ਕਿ ਸਿਖਿਆਰਥੀਆਂ ਦੁਆਰਾ ਉਪਰੋਕਤ ਦਰਸਾਏ ਅਨੁਸਾਰ ਸਾਰਾ ਵੇਰਵਾ ਠੀਕ ਭਰਿਆ ਹੋਇਆ ਹੈ। ਇਸ ਵਿੱਚ ਕੀਤੀ ਗਈ ਕੋਈ ਵੀ ਅਣਗਹਿਲੀ ਦੀ ਸੂਰਤ ਵਿੱਚ ਸੰਸਥਾ ਨੂੰ ਪ੍ਰੀਖਿਆ ਕੰਡਕਟ ਕਰਵਾਉਣ ਲਈ ਦਿੱਤਾ ਜਾਣ ਵਾਲਾ ਮਾਨਭੇਟਾਂ ਰੱਦ ਕਰ ਦਿੱਤਾ ਜਾਵੇਗਾ ਅਤੇ ਸਬੰਧਤ ਸਟਾਫ਼ ਵਿਰੁੱਧ ਪ੍ਰਸ਼ਾਸਕੀ ਕਾਰਵਾਈ ਵੀ ਆਰੰਭੀ ਜਾਵੇਗੀ।
5. ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਸੁਪਰਡੈਂਟ ਪ੍ਰੀਖਿਆ ਇਨਵੀਜੀਲੇਸ਼ਨ ਸਟਾਫ਼ ਨੂੰ ਇਹ ਖਾਸ ਤੌਰ ਤੇ ਦੱਸੇਗਾ ਕਿ ਪ੍ਰੀਖਿਆ ਦੇ ਹਰ ਇੱਕ ਦਿਨ ਵਿਦਿਆਰਥੀਆਂ ਦੁਆਰਾ ਪੇਪਰ ਓ.ਐਮ.ਆਰ. ਸ਼ੀਟ ਦੇ ਕਿਸ ਭਾਗ ਵਿੱਚ ਕੀਤਾ ਜਾਣਾ ਹੈ। ਇਸ ਉਪਰੰਤ ਡਿਪਟੀ ਸੁਪਰਡੈਂਟ/ਕੋਈ ਇਨਵੀਜੀਲੇਟਰ ਪ੍ਰੀਖਿਆ ਹਾਲ/ਕਮਰੇ ਵਿੱਚ ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ